

ੴ ਸਤਿਗੁਰ ਪ੍ਰਸਾਦਿ ॥

One Universal Creator God. By The Grace Of The True Guru:

ਰਾਗੁ ਗਉੜੀ ਬੈਰਾਗਣਿ ਮਹਲਾ ੩ ॥

Raag Gauree Bairaagan, Third Mehl:

ਸਤਿਗੁਰ ਤੇ ਜੋ ਮੁਹ ਫੇਰੇ ਤੇ ਵੇਮੁਖ ਬੁਰੇ ਦਿਸੰਨਿ ॥

Those who turn their faces away from the True Guru, are seen to be unfaithful and evil.

ਅਨਦਿਨੁ ਬਧੇ ਮਾਰੀਅਨਿ ਫਿਰਿ ਵੇਲਾ ਨਾ ਲਹੰਨਿ ॥੧॥

They shall be bound and beaten night and day; they shall not have this opportunity again. ||1||

ਹਰਿ ਹਰਿ ਰਾਖਹੁ ਕ੍ਰਿਪਾ ਧਾਰਿ ॥

O Lord, please shower Your Mercy upon me, and save me!

ਸਤਸੰਗਤਿ ਮੇਲਾਇ ਪ੍ਰਭ ਹਰਿ ਹਿਰਦੈ ਹਰਿ ਗੁਣ ਸਾਰਿ ॥੧॥ ਰਹਾਉ ॥

O Lord God, please lead me to meet the Sat Sangat, the True Congregation, that I may dwell upon the Glorious Praises of the Lord within my heart.

||1||Pause||

ਸੇ ਭਗਤ ਹਰਿ ਭਾਵਦੇ ਜੋ ਗੁਰਮੁਖਿ ਭਾਇ ਚਲੰਨਿ ॥

Those devotees are pleasing to the Lord, who as Gurmukh, walk in harmony with the Way of the Lord's Will.

ਆਪੁ ਛੋਡਿ ਸੇਵਾ ਕਰਨਿ ਜੀਵਤ ਮੁਏ ਰਹੰਨਿ ॥੨॥

Subduing their selfishness and conceit, and performing selfless service, they remain dead while yet alive. ||2||

ਜਿਸ ਦਾ ਪਿੰਡੁ ਪਰਾਣ ਹੈ ਤਿਸ ਕੀ ਸਿਰਿ ਕਾਰ ॥

The body and the breath of life belong to the One - perform the greatest service to Him.

ਓਹੁ ਕਿਉ ਮਨਹੁ ਵਿਸਾਰੀਐ ਹਰਿ ਰਖੀਐ ਹਿਰਦੈ ਧਾਰਿ ॥੩॥

Why forget Him from your mind? Keep the Lord enshrined in your heart. ||3||

ਨਾਮਿ ਮਿਲਿਐ ਪਤਿ ਪਾਈਐ ਨਾਮਿ ਮੰਨਿਐ ਸੁਖੁ ਹੋਇ ॥

Receiving the Naam, the Name of the Lord, one obtains honor; believing in the Naam, one is at peace.

ਸਤਿਗੁਰ ਤੇ ਨਾਮੁ ਪਾਈਐ ਕਰਮਿ ਮਿਲੈ ਪ੍ਰਭੁ ਸੋਇ ॥੪॥

The Naam is obtained from the True Guru; by His Grace, God is found. ||4||

ਸਤਿਗੁਰ ਤੇ ਜੋ ਮੁਹੁ ਫੇਰੇ ਓਇ ਭ੍ਰਮਦੇ ਨਾ ਟਿਕੰਨਿ ॥

They turn their faces away from the True Guru; they continue to wander aimlessly.

ਧਰਤਿ ਅਸਮਾਨੁ ਨ ਝਲਈ ਵਿਚਿ ਵਿਸਟਾ ਪਏ ਪਚੰਨਿ ॥੫॥

They are not accepted by the earth or the sky; they fall into manure, and rot. ||5||

ਇਹੁ ਜਗੁ ਭਰਮਿ ਭੁਲਾਇਆ ਮੋਹ ਠਗਉਲੀ ਪਾਇ ॥

This world is deluded by doubt - it has taken the drug of emotional attachment.

ਜਿਨਾ ਸਤਿਗੁਰੁ ਭੋਟਿਆ ਤਿਨ ਨੇੜਿ ਨ ਭਿਟੈ ਮਾਇ ॥੬॥

Maya does not draw near those who have met with the True Guru. ||6||

ਸਤਿਗੁਰੁ ਸੇਵਨਿ ਸੋ ਸੋਹਣੇ ਹਉਮੈ ਮੈਲੁ ਗਵਾਇ ॥

Those who serve the True Guru are very beautiful; they cast off the filth of selfishness and conceit.

ਸਬਦਿ ਰਤੇ ਸੇ ਨਿਰਮਲੇ ਚਲਹਿ ਸਤਿਗੁਰ ਭਾਇ ॥੭॥

Those who are attuned to the Shabad are immaculate and pure. They walk in harmony with the Will of the True Guru. ||7||

ਹਰਿ ਪ੍ਰਭ ਦਾਤਾ ਏਕੁ ਤੂੰ ਤੂੰ ਆਪੇ ਬਖਸਿ ਮਿਲਾਇ ॥

O Lord God, You are the One and Only Giver; You forgive us, and unite us with Yourself.

ਜਨੁ ਨਾਨਕੁ ਸਰਣਾਗਤੀ ਜਿਉ ਭਾਵੈ ਤਿਵੈ ਛਡਾਇ ॥੮॥੧॥੯॥

Servant Nanak seeks Your Sanctuary; if it is Your Will, please save him! ||8||1||9||